

ਗਉੜੀ ਮਾਝ ਮਹਲਾ ੫ ॥ ਹਰਿ ਰਾਮ ਰਾਮ ਰਾਮ ਰਾਮਾ ॥ ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥
 ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥
 ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ
 ਸਿਮਰਤ ਦੁਖ ਜਾਹਿ ॥ ੨ ॥ ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ ਸਾਧੂ
 ਸੰਗਿ ਉਧਾਰੁ ਹੋਇ ਮੁਖ ਉਜਲ ਦਰਬਾਰਿ ॥ ੩ ॥ ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥
 ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੧੭੧॥ {ਪੰਨਾ 218}

ਪਦਅਰਥ:- ਜਪਿ—ਜਪ ਕੇ। ਕਾਮਾ—ਸਾਰੇ ਕੰਮ।1। ਰਹਾਉ।

ਹਰਿ ਜਸੁ—ਹਰੀ ਦੀ ਸਿਫਤਿ-ਸਾਲਾਹ। ਜਿਸ ਤੇ—ਜਿਸ ਪਾਸੋਂ {ਲਫਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ}।1।

ਸਭਿ—ਸਾਰੇ। ਜਿਸੁ ਮਾਹਿ—ਜਿਸ (ਪਰਮਾਤਮਾ ਦੇ ਵੱਸ) ਵਿਚ। ਮਨਹੁ—ਮਨ ਤੋਂ।2।

ਜਿਸੁ ਲੜਿ—ਜਿਸ (ਪ੍ਰਭੂ) ਦੇ ਪੱਲੇ ਵਿਚ। ਲਗਿਐ—ਲੱਗਿਆਂ। ਜੀਵੀਐ—ਜੀਉ ਪਈਦਾ ਹੈ; ਆਤਮਕ ਜੀਵਨ ਮਿਲ ਪੈਂਦਾ ਹੈ। ਭਵਜਲੁ—ਸੰਸਾਰ-ਸਮੁੰਦਰ। ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ। ਉਧਾਰੁ—(ਵਿਕਾਰਾਂ ਤੋਂ) ਬਚਾਉ। ਦਰਬਾਰਿ—(ਪ੍ਰਭੂ ਦੇ) ਦਰਬਾਰ ਵਿਚ।3।

ਜਸੁ—ਸਿਫਤਿ-ਸਾਲਾਹ। ਰਾਸਿ—ਸਰਮਾਇਆ। ਦਰਿ ਸਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ।4।

ਅਰਥ:- (ਹੇ ਭਾਈ!) ਸਦਾ ਪਰਮਾਤਮਾ ਦਾ ਨਾਮ ਜਪ ਕੇ ਸਾਰੇ ਕੰਮ ਸਫਲ ਹੋ ਜਾਂਦੇ ਹਨ।1। ਰਹਾਉ।

(ਹੇ ਭਾਈ!) ਰਾਮ ਰਾਮ ਗੋਬਿੰਦ ਗੋਬਿੰਦ ਜਪਦਿਆਂ ਮੂੰਹ ਪਵਿਤ੍ਰੁ ਹੋ ਜਾਂਦਾ ਹੈ। (ਦੁਨੀਆ ਵਿਚ) ਉਹੀ ਮਨੁੱਖ (ਅਸਲ) ਭਰਾ ਹੈ (ਅਸਲ) ਮਿੱਤਰ ਹੈ, ਜਿਸ ਪਾਸੋਂ ਪਰਮਾਤਮਾ ਦੀ ਸਿਫਤਿ-ਸਾਲਾਹ ਸੁਣੀ ਜਾਏ।1।

(ਹੇ ਭਾਈ!) ਉਸ ਗੋਬਿੰਦ ਨੂੰ ਆਪਣੇ ਮਨ ਤੋਂ ਕਦੇ ਭੀ ਭੁਲਾਣਾ ਨਹੀਂ ਚਾਹੀਦਾ, ਜਿਸ ਦਾ ਸਿਮਰਨ ਕੀਤਿਆਂ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਤੇ ਜਿਸ ਦੇ ਵੱਸ ਵਿਚ (ਦੁਨੀਆ ਦੇ) ਸਾਰੇ ਪਦਾਰਥ ਸਾਰੇ ਫਲ ਤੇ ਸਾਰੇ ਆਤਮਕ ਗੁਣ ਹਨ।2।

(ਹੇ ਭਾਈ! ਉਸ ਗੋਬਿੰਦ ਨੂੰ ਆਪਣੇ ਮਨ ਤੋਂ ਕਦੇ ਭੀ ਭੁਲਾਣਾ ਨਹੀਂ ਚਾਹੀਦਾ) ਜਿਸ ਦਾ ਆਸਰਾ ਲਿਆਂ ਆਤਮਕ ਜੀਵਨ ਮਿਲ ਜਾਂਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸੰਗਤਿ ਵਿਚ ਮਿਲ ਕੇ (ਜਿਸ ਦਾ ਸਿਮਰਨ ਕੀਤਿਆਂ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖਰੂ ਹੋ ਜਾਈਦਾ ਹੈ।3।

ਹੇ ਨਾਨਕ! ਗੋਪਾਲ-ਪ੍ਰਭੂ ਦੀ ਸਿਫਤਿ-ਸਾਲਾਹ ਆਤਮਕ ਜੀਵਨ ਦੇਣ ਵਾਲੀ ਹੈ, ਪ੍ਰਭੂ ਦੀ ਸਿਫਤਿ-ਸਾਲਾਹ ਸੰਤ ਜਨਾਂ ਦੇ ਵਾਸਤੇ ਸਰਮਾਇਆ ਹੈ। ਪ੍ਰਭੂ ਦਾ ਨਾਮ ਜਪ ਕੇ (ਸੰਤ ਜਨ ਵਿਕਾਰਾਂ ਤੋਂ) ਬਚ ਨਿਕਲਦੇ ਹਨ, ਤੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸ਼ਾਬਾਸ਼ ਹਾਸਲ ਕਰਦੇ ਹਨ।4।3। 171।